

ਗਉੜੀ ਕਬੀਰ ਜੀ ॥ ਜਿਹ ਮੁਖਿ ਪਾਂਚਉ ਅੰਮ੍ਰਿਤ ਖਾਏ ॥ ਤਿਹ ਮੁਖ ਦੇਖਤ ਲੂਕਟ ਲਾਏ ॥ ਇਕੁ  
ਦੁਖੁ ਰਾਮ ਰਾਇ ਕਾਟਹੁ ਮੇਰਾ ॥ ਅਗਨਿ ਦਹੈ ਅਰੁ ਗਰਭ ਬਸੇਰਾ ॥ ੧॥ ਰਹਾਉ ॥ ਕਾਇਆ  
ਬਿਗੂਤੀ ਬਹੁ ਬਿਧਿ ਭਾਤੀ ॥ ਕੋ ਜਾਰੇ ਕੋ ਗਡਿਲੇ ਮਾਟੀ ॥੨॥ ਕਹੁ ਕਬੀਰ ਹਰਿ ਚਰਣ ਦਿਖਾਵਹੁ ॥  
ਪਾਛੈ ਤੇ ਜਮੁ ਕਿਉ ਨ ਪਠਾਵਹੁ ॥੩॥੩੨॥ {ਪੰਨਾ 329}

ਪਦਅਰਥ:- ਜਿਹ ਮੁਖਿ—ਜਿਸ ਮੂੰਹ ਨਾਲ। ਪਾਂਚਉ—ਪੰਜੇ ਹੀ। ਪਾਂਚਉ ਅੰਮ੍ਰਿਤ—ਪੰਜੇ ਹੀ ਅੰਮ੍ਰਿਤ, ਪੰਜੇ ਹੀ  
ਉੱਤਮ ਖਾਣੇ—ਦੁੱਧ, ਦਹੀਂ, ਘਿਉ, ਖੰਡ, ਸ਼ਹਿਦ। ਖਾਏ—ਖਾਧੇ ਹਨ। ਦੇਖਤ—ਵੇਖਦਿਆਂ ਹੀ। ਲੂਕਟ—ਲੂਕੀ,  
ਲੰਬੂ, ਚੁਆਤੀ।1।

ਰਾਮ ਰਾਇ—ਹੇ ਸੁਹਣੇ ਰਾਮ! ਕਾਟਹੁ—ਦੂਰ ਕਰੋ। ਅਗਨਿ—ਅੱਗ। ਦਹੈ—ਸਾੜਦੀ ਹੈ। ਬਸੇਰਾ—ਵਾਸ।1।  
ਰਹਾਉ।

ਬਿਗੂਤੀ—ਖਰਾਬ ਹੁੰਦੀ ਹੈ। ਬਹੁ ਬਿਧਿ ਭਾਤੀ—ਬਹੁ ਬਿਧਿ ਭਾਤੀ, ਕਈ ਤਰ੍ਹਾਂ। ਕੋ—ਕਈ ਮਨੁੱਖ। ਜਾਰੇ—ਸਾੜ  
ਦੇਂਦਾ ਹੈ।2।

ਹਰਿ—ਹੇ ਹਰੀ! ਦਿਖਾਵਹੁ—ਦਰਸ਼ਨ ਕਰਾ ਦਿਓ। ਪਾਛੈ ਤੇ—ਉਸ ਤੋਂ ਪਿੱਛੋਂ। ਕਿਉ ਨ—ਭਾਵੇਂ ਹੀ।  
ਪਠਾਵਹੁ—ਘੱਲ ਦਿਓ।3।

ਅਰਥ:- ਜਿਸ ਮੂੰਹ ਨਾਲ ਪੰਜੇ ਹੀ ਉੱਤਮ ਪਦਾਰਥ ਖਾਈਦੇ ਹਨ, (ਮਰਨ ਤੇ) ਉਸ ਮੂੰਹ ਨੂੰ ਆਪਣੇ ਸਾਹਮਣੇ ਹੀ  
ਚੁਆਤੀ (ਬਾਲ ਕੇ) ਲਾ ਦੇਈਦੀ ਹੈ।1।

ਹੇ ਮੇਰੇ ਸੁਹਣੇ ਰਾਮ! ਇਹ ਜੋ ਤ੍ਰਿਸ਼ਨਾ ਦੀ ਅੱਗ ਸਾੜਦੀ ਹੈ, ਤੇ ਗਰਭ ਦਾ ਵਾਸ ਹੈ (ਭਾਵ, ਇਹ ਜੋ ਮੁੜ ਮੁੜ  
ਜੰਮਣਾ ਮਰਨਾ ਪੈਂਦਾ ਹੈ ਤੇ ਤ੍ਰਿਸ਼ਨਾ ਅੱਗ ਵਿਚ ਸੜੀਦਾ ਹੈ)—ਮੇਰਾ ਇਕ ਇਹ ਦੁੱਖ ਦੂਰ ਕਰ ਦੇਹ।1। ਰਹਾਉ।

(ਮਰਨ ਪਿੱਛੋਂ) ਇਹ ਸਰੀਰ ਕਈ ਤਰ੍ਹਾਂ ਖਰਾਬ ਹੁੰਦਾ ਹੈ। ਕੋਈ ਇਸ ਨੂੰ ਸਾੜ ਦੇਂਦਾ ਹੈ, ਕੋਈ ਇਸ ਨੂੰ ਮਿੱਟੀ ਵਿਚ  
ਦੱਬ ਦੇਂਦਾ ਹੈ।2।

ਹੇ ਕਬੀਰ! (ਪ੍ਰਭੂ ਦੇ ਦਰ ਤੇ ਇਉਂ) ਆਖ—ਹੇ ਪ੍ਰਭੂ! (ਮੈਨੂੰ) ਆਪਣੇ ਚਰਨਾਂ ਦਾ ਦਰਸ਼ਨ ਕਰਾ ਦੇਹ, ਉਸ ਤੋਂ ਪਿੱਛੋਂ  
ਬੇਸ਼ੱਕ ਜਮ ਨੂੰ ਹੀ (ਮੇਰੇ ਪ੍ਰਾਣ ਲੈਣ ਲਈ) ਘੱਲ ਦੇਵੀਂ।3। 32।

ਸ਼ਬਦ ਦਾ ਭਾਵ:- ਨਿਰਾ ਇਸ ਸਰੀਰ ਨੂੰ ਪਾਲਣ ਦੇ ਆਹਰੇ ਲੱਗੇ ਰਹਿਣਾ ਜੀਵਨ-ਮਨੋਰਥ ਨਹੀਂ, ਕਿਉਂਕਿ ਮੌਤ  
ਆਉਣ ਤੇ ਇਸ ਸਰੀਰ ਨੇ ਆਖਰ ਖਾਕ ਵਿਚ ਰਲ ਜਾਣਾ ਹੈ। ਜੀਵ ਇੱਥੇ ਆਇਆ ਹੈ ਪ੍ਰਭੂ ਦਾ ਭਜਨ ਕਰਨ।  
32।